



THE PUNJAB STATE BOARD OF TECHNICAL  
EDUCATION AND INDUSTRIAL TRAINING

Plot No. 1-A, Sec. 36-A, Chandigarh Ph.: 0172-2615385 Fax: 2664333 e-mail: ceitipb@gmail.com

ਨੰ:- ਪੀ.ਐਸ.ਬੀ.ਟੀ./ਆਈ.ਟੀ./2018 479  
ਸੇਵਾ ਵਿਖੇ

ਅਤਿ ਜ਼ਰੂਰੀ/ਸਮਾਂਬੱਧ

ਮਿਤੀ:- 21.2.18

- ✓ ਪ੍ਰਿੰਸੀਪਲ/ਮੁਖ ਅਧਿਆਪਕ,  
ਸਮੂਹ ਪ੍ਰੀਖਿਆ ਕੇਂਦਰ (SCVT ਅਧੀਨ ਆਈ.ਟੀ.ਆਈ. ਦੀ ਹੋਣ ਵਾਲੀ ਪ੍ਰੀਖਿਆ ਲਈ)  
ਪੰਜਾਬ ਰਾਜ ਅਧੀਨ।

ਵਿਸ਼ਾ: ਐਸ.ਸੀ.ਵੀ.ਟੀ. ਪ੍ਰੀਖਿਆ ਫਰਵਰੀ-2018 ਲਈ ਖਾਸ ਹਦਾਇਤਾਂ ਜਾਰੀ ਕਰਨ ਸਬੰਧੀ।

ਉਪਰੋਕਤ ਵਿਸ਼ੇ ਦੇ ਸਬੰਧ ਵਿੱਚ ਐਸ.ਸੀ.ਵੀ.ਟੀ. ਪ੍ਰੀਖਿਆ ਫਰਵਰੀ 2018 ਲਈ ਪੰਜਾਬ ਰਾਜ ਵਿੱਚ 63 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਸਮੂਹ ਪ੍ਰੀਖਿਆ ਕੇਂਦਰ ਪ੍ਰੀਖਿਆ ਕਰਵਾਉਣ ਸਮੇਂ ਹੇਠ ਦਰਸਾਏ ਅਨੁਸਾਰ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਣ:

1. ਸਮੂਹ ਪ੍ਰੀਖਿਆ ਕੇਂਦਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਫਰਵਰੀ-2018 ਐਸ.ਸੀ.ਵੀ.ਟੀ. ਪ੍ਰੀਖਿਆ ਸੀ.ਸੀ.ਟੀ.ਵੀ. ਦੀ ਨਿਗਰਾਨੀ ਹੇਠ ਹੀ ਕਰਵਾਈ ਜਾਵੇ।
2. ਜੇਕਰ ਕਿਸੀ ਸਰਕਾਰੀ/ਪ੍ਰਾਈਵੇਟ ਪ੍ਰੀਖਿਆ ਕੇਂਦਰ ਵਿੱਚ ਫਰਨੀਚਰ ਆਦਿ ਦੀ ਘਾਟ ਹੈ ਤਾਂ ਪ੍ਰੀਖਿਆ ਕੰਡਕਟ ਕਰਵਾਉਣ ਲਈ ਨੇੜੇ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਪ੍ਰੀਖਿਆ ਸੈਂਟਰਾਂ ਦੀ ਮੰਗ ਅਨੁਸਾਰ ਲੋੜੀਂਦਾ ਫਰਨੀਚਰ ਆਦਿ ਉਪਲੱਬਧ ਕਰਵਾਉਣਾ ਯਕੀਨੀ ਬਣਾਉਣਗੀਆਂ।
3. ਸਮੂਹ ਸੰਸਥਾਵਾਂ ਵਲੋਂ ਸਿਖਿਆਰਥੀਆਂ ਨੂੰ ਥਿਊਰੀ ਪ੍ਰੀਖਿਆ ਦੋਰਾਨ ਗੱਤਾ (Card Board) ਲਿਆਉਣ ਲਈ ਹਦਾਇਤ ਜਾਰੀ ਕਰ ਦਿੱਤੀ ਜਾਵੇ।
4. ਸਮੂਹ ਪ੍ਰੀਖਿਆ ਕੇਂਦਰ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਫੋਟੋਸਟੇਟ ਮਸ਼ੀਨ, 2 ਇੰਟਰਨੈਟ ਕੰਨੈਕਸ਼ਨ (ਵੱਖ ਵੱਖ ਟੈਲੀਕੋਮ ਸਰਵਿਸ ਪ੍ਰੋਵਾਇਡਰਾਂ ਤੋਂ) ਦਾ ਪ੍ਰਬੰਧ ਆਪਣੇ ਪੱਧਰ ਤੇ ਕਰਨਾ ਯਕੀਨੀ ਬਣਾਉਣਗੇ।
5. ਪ੍ਰੀਖਿਆ ਕੇਂਦਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹੁਲਾਸ਼ਾਜੀ ਨੂੰ ਰੋਕਣ ਲਈ ਪ੍ਰੀਖਿਆ ਕੇਂਦਰ ਵਿਖੇ security/ਪੁਲਿਸ ਆਦਿ ਦਾ ਪ੍ਰਬੰਧ ਸਮੇਂ ਸਿਰ ਕਰਨਾ ਯਕੀਨੀ ਬਣਾਉਣਾ।
6. ਪ੍ਰੀਖਿਆ ਦੋਰਾਨ ਪ੍ਰੀਖਿਆ ਕੇਂਦਰਾਂ ਵਿੱਚ ਬਿਜਲੀ ਦੀ ਲਗਾਤਾਰ ਸਪਲਾਈ ਦਾ ਉਚਿਤ ਪ੍ਰਬੰਧ ਕਰਨ ਲਈ ਸੰਸਥਾ ਮੁੱਖੀ/ਪ੍ਰਿੰਸੀਪਲ ਆਪਣੇ ਖੇਤਰ ਦੇ ਬਿਜਲੀ ਵਿਭਾਗ ਦੇ ਉਚ ਅਧਿਕਾਰੀ ਨਾਲ ਤਾਲਮੇਲ ਕਰਕੇ ਯੋਗ ਕਾਰਵਾਈ ਕਰਨਗੇ। ਇਸ ਤੋਂ ਇਲਾਵਾ ਅਪਾਤਕਾਲੀਨ ਸਮੇਂ ਦੋਰਾਨ ਲੋੜ ਅਨੁਸਾਰ ਜਨਰੇਟਰ/UPS ਆਦਿ ਦਾ ਵੀ ਆਪਣੀ ਸੰਸਥਾ ਦੇ ਪੱਧਰ ਤੇ ਲੋੜੀਂਦਾ ਪ੍ਰਬੰਧ ਕਰਨਾ ਯਕੀਨੀ ਬਣਾਉਣਗੇ।
7. ਪ੍ਰੀਖਿਆ ਹਾਲ/ਕੇਂਦਰ ਵਿੱਚ ਕਿਸੇ ਵੀ ਇਨਵੀਜੀਲੇਸ਼ਨ ਸਟਾਫ/ਵਿਦਿਆਰਥੀ ਨੂੰ ਮੁਬਾਇਲ ਫੋਨ ਲੈਕੇ ਜਾਣ ਦੀ ਆਗਿਆ ਨਹੀਂ ਹੋਵੇਗੀ।

ਪਤੀ...

8. ਉਪਰੋਕਤ ਤੋਂ ਇਲਾਵਾ ਸੰਸਥਾਵਾਂ ਦੇ ਪ੍ਰਿੰਸੀਪਲ/ਮੁੱਖੀ ਇਹ ਯਕੀਨੀ ਬਣਾਉਣਗੇ ਕਿ ਬਿਊਰੀ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀਖਿਆ ਸਬੰਧੀ ਜ਼ਰੂਰੀ ਹਦਾਇਤਾਂ ਇੰਨਵੀਜੀਲੇਸ਼ਨ ਸਟਾਫ/ਟੀਚਰਾਂ ਅਤੇ ਵਿਦਿਆਰਥੀਆਂ (ਓ.ਐਮ.ਆਰ. ਸ਼ੀਟਾਂ ਭਰਨ ਸਬੰਧੀ) ਨੂੰ ਦੇਣ ਲਈ ਆਪਣੀ ਸੰਸਥਾ ਵਿਖੇ ਇੱਕ ਦਿਨ ਦਾ ਸੈਮੀਨਾਰ ਅਯੋਜਿਤ ਕਰਨਗੇ। ਇਸ ਸਬੰਧ ਵਿੱਚ ਟੀਚਰਾਂ ਵਲੋਂ ਸਮੂਹ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਬੋਰਡ ਦਫਤਰ ਵਲੋਂ ਜਾਰੀ ਹਦਾਇਤਾਂ ਪੜ੍ਹਕੇ ਸੁਨਾਈਆਂ ਜਾਣ ਅਤੇ ਸਮਝਾਈਆਂ ਵੀ ਜਾਣ ਤਾਂ ਜੋ ਵਿਦਿਆਰਥੀਆਂ ਦੁਆਰਾ ਪਿਛਲੀ ਪ੍ਰੀਖਿਆ ਦੌਰਾਨ ਓ.ਐਮ.ਆਰ. ਸ਼ੀਟ ਭਰਨ ਸਮੇਂ ਕੀਤੀਆਂ ਗਈਆਂ ਅਣਗਹਿਲੀਆਂ/ਗਲਤੀਆਂ ਨੂੰ ਦੁਹਰਾਇਆ ਨਾ ਜਾਵੇ। ਓ.ਐਮ.ਆਰ. ਸ਼ੀਟਾਂ ਦੀ ਫੋਟੋਕਾਪੀ ਲੈ ਕੇ ਇਸ ਤੇ ਸਿਖਿਆਰਥੀਆਂ ਦੀ ਪ੍ਰੈਕਟਿਸ ਕਰਵਾਈ ਜਾਵੇ। ਜੇਕਰ ਕਿਸੇ ਸਿਖਿਆਰਥੀ ਦੀ ਓ.ਐਮ.ਆਰ. ਗਲਤ ਭਰੇ ਹੋਣ ਕਾਰਨ ਰਿਜਲਟ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਦੀ ਸਮੁੱਚੀ ਜਿੰਮੇਵਾਰੀ ਸਬੰਧਤ ਸਟਾਫ ਮੈਂਬਰ ਦੀ ਹੀ ਠਹਿਰਾਈ ਜਾਵੇਗੀ।
9. ਪ੍ਰੀਖਿਆ ਕੇਂਦਰਾਂ ਦੁਆਰਾ ਆਰਟ ਐਂਡ ਕਾਰਫਟ ਅਤੇ ਟੀਚਰ ਟ੍ਰੇਨਿੰਗ ਦੀ ਪ੍ਰੀਖਿਆ ਕੰਡਕਟ ਕਰਵਾਉਣ ਲਈ ਬਾਰ ਕੋਡਿਡ (bar coded) ਉੱਤਰ ਕਾਪੀਆਂ ਦੀ ਹੀ ਵਰਤੋਂ ਕੀਤੀ ਜਾਵੇ।
10. ਪ੍ਰੀਖਿਆ ਕੰਡਕਟ ਕਰਵਾਉਣ ਲਈ invigilation ਸਟਾਫ ਦੀਆਂ ਡਿਊਟੀਆਂ ਬੋਰਡ ਦੇ ਪ੍ਰੀਖਿਆ ਰੂਲਾਂ ਮੁਤਾਬਕ ਹੀ ਲਗਾਈਆਂ ਜਾਣ।
11. ਪ੍ਰੀਖਿਆ ਦੌਰਾਨ ਮਿਲਦੀ-ਜੁਲਦੀ ਟਰੇਡਾਂ ਦੇ ਪ੍ਰਸ਼ਨ ਪੱਤਰ ਵੰਡਦੇ ਸਮੇਂ ਇਹ ਖਾਸ ਧਿਆਨ ਵਿੱਚ ਰਖਿਆ ਜਾਵੇ ਕਿ ਵਿਦਿਆਰਥੀਆਂ ਨੂੰ ਉਸ ਟਰੇਡ ਦਾ ਪ੍ਰਸ਼ਨ ਪੱਤਰ ਹੀ ਦਿੱਤਾ ਗਿਆ ਹੈ, ਜਿਸ ਟਰੇਡ ਵਿੱਚ ਉਸ ਨੂੰ ਰੋਲ ਨੰਬਰ ਜਾਰੀ ਹੋਇਆ ਹੈ।
12. ਵਿਦਿਆਰਥੀਆਂ ਦੇ ਹਾਜ਼ਰੀ-ਸ਼ੀਟ ਤੇ ਹਸਤਾਖਰ ਲੈਣ ਵਾਲੇ ਕਰਮਚਾਰੀ ਦਾ ਰਿਕਾਰਡ ਵੀ ਰਖਿਆ ਜਾਵੇ। ਵਿਦਿਆਰਥੀਆਂ ਦੀ ਹਾਜ਼ਰੀ-ਸ਼ੀਟ ਦਾ ਕੋਈ ਵੀ ਕਾਲਮ ਖਾਲੀ ਨਹੀਂ ਹੋਣਾ ਚਾਹੀਦਾ। ਜੇਕਰ ਕੋਈ ਵਿਦਿਆਰਥੀ ਪ੍ਰੀਖਿਆ ਵਿੱਚ ਗੈਰ-ਹਾਜ਼ਰ ਹੈ ਤਾਂ ਉਸ ਦੇ ਰੋਲ ਨੰਬਰ ਦੇ ਅੱਗੇ absent ਲਿਖਿਆ ਜਾਵੇ ਅਤੇ ਹਾਜ਼ਰੀ ਸ਼ੀਟ ਦੀ ਇੱਕ ਕਾਪੀ ਪ੍ਰੀਖਿਆ ਕੇਂਦਰ ਵਲੋਂ ਆਪਣੇ ਰਿਕਾਰਡ ਵਿੱਚ ਵੀ ਜ਼ਰੂਰ ਰਖੀ ਜਾਵੇ। ਪ੍ਰੀਖਿਆ ਕੇਂਦਰਾਂ ਦੁਆਰਾ ਕੇਵਲ ਬਿਊਰੀ ਪ੍ਰੀਖਿਆ ਦਾ ਮਾਸਟਰ ਡਾਟਾ ਰੋਜ ਦੇ ਰੋਜ ਨੱਥੀ ਫਾਰਮੇਟ ਅਨੁਸਾਰ ਐਕਸਲ ਫਾਇਲ (ਕੇਵਲ ਸਾਫਟ ਕਾਪੀ) ਦੇ ਰੂਪ ਵਿੱਚ ਤਿਆਰ ਕੀਤਾ ਜਾਵੇ ਅਤੇ ਕੇਵਲ ਬੋਰਡ ਦਫਤਰ ਦੀ ਮੰਗ ਅਨੁਸਾਰ ਹੀ ਈਮੇਲ ਕੀਤਾ ਜਾਵੇ।
13. ਪ੍ਰੀਖਿਆਵਾਂ ਦੇ ਸੁਪਰਡੈਂਟ ਇਹ ਯਕੀਨੀ ਬਣਾਉਣਗੇ ਕਿ ਕਿਸੇ ਵੀ ਵਿਦਿਆਰਥੀ ਦਾ ਯੂ.ਐਮ.ਸੀ.ਕੇਸ ਬੋਰਡ ਦੇ ਰੂਲਾਂ ਮੁਤਾਬਕ ਅਤੇ ਨਿਰਧਾਰਤ ਪ੍ਰੋਫਾਰਮੇ ਤੇ ਸਮੁੱਚੇ ਕਾਲਮ ਭਰ ਕੇ ਸਮੇਂ ਸਿਰ ਬੋਰਡ ਦਫਤਰ ਨੂੰ ਅਗਲੇਰੀ ਕਾਰਵਾਈ ਹਿਤ ਭੇਜਿਆ ਜਾਵੇ ਅਤੇ ਯੂ.ਐਮ.ਸੀ. ਕੇਸ ਵੱਖਰੇ ਤੌਰ ਤੇ ਪੈਕ ਕਰਕੇ ਭੇਜੇ ਜਾਣ। ਯੂ.ਐਮ.ਸੀ. ਕੇਸਾਂ ਦੇ ਬਾਹਰ ਪੈਕਟ ਉੱਤੇ ਸਪਸ਼ਟ "UMC" (unfairmean case) ਲਿਖਿਆ ਹੋਣਾ ਚਾਹੀਦਾ ਹੈ।
14. ਪ੍ਰਿੰਸੀਪਲ/ਸੰਸਥਾ ਮੁਖੀ, ਬੋਰਡ ਦਫਤਰ ਵਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਸਬੰਧੀ ਜਾਣਕਾਰੀ ਬਾਰੇ ਆਪਣੇ ਪੱਧਰ ਤੇ ਇੰਨਵੀਜੀਲੇਟਿੰਗ ਸਟਾਫ ਨੂੰ ਜਾਣੂ ਕਰਵਾਉਂਦੇ ਰਹਿਣ।
15. ਪ੍ਰੀਖਿਆ ਕੇਂਦਰ ਵਿੱਚ invigilation ਸਟਾਫ ਸਿਖਿਆਰਥੀਆਂ ਦੀਆਂ ਓ.ਐਮ.ਆਰ. ਸ਼ੀਟਾਂ ਤੇ ਹਸਤਾਖਰ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਉਣਗੇ ਕਿ ਸਿਖਿਆਰਥੀਆਂ ਨੇ ਓ.ਐਮ.ਆਰ. ਸ਼ੀਟਾਂ ਤੇ ਰੋਲ ਨੰਬਰ, ਟਰੇਡ ਕੋਡ, ਸਮੇਸਟਰ, ਪੇਪਰ, ਸੈਸ਼ਨ ਅਤੇ ਮਿਤੀ ਆਦਿ ਡੀਟੇਲਾਂ ਸਹੀ ਭਰੀਆਂ ਹੋਣ ਅਤੇ ਉਸੇ ਅਨੁਸਾਰ ਹੀ ਸਹੀ ਕਾਲਮ ਕਾਲੇ ਕੀਤੇ ਹੋਣ। ਓ.ਐਮ.ਆਰ. ਸ਼ੀਟਾਂ ਦੀ ਪੈਕਿੰਗ ਕਰਨ ਤੋਂ ਪਹਿਲਾਂ ਪ੍ਰੀਖਿਆ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਨਿੱਜੀ ਤੌਰ ਤੇ ਵੀ ਇਹ randomly ਚੈਕ ਕਰਨਗੇ ਕਿ ਸਿਖਿਆਰਥੀਆਂ ਦੁਆਰਾ ਉਪਰੋਕਤ ਦਰਸਾਏ ਅਨੁਸਾਰ ਸਾਰਾ ਵੇਰਵਾ ਠੀਕ ਭਰਿਆ ਹੋਇਆ ਹੈ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਕੀਤੀ ਜਾਵੇ।

16. ਸੁਪਰਡੰਟ ਪ੍ਰੀਖਿਆ ਦੁਆਰਾ ਆਨ ਡਿਊਟੀ ਇੰਨਵੀਜੀਲੇਸ਼ਨ ਸਟਾਫ ਤੋਂ ਇੱਕ ਅੰਡਰਟੇਕਿੰਗ ਲਈ ਜਾਵੇ ਕਿ ਉਹਨਾਂ ਦੁਆਰਾ ਸਿਖਿਆਰਥੀਆਂ ਦੀਆਂ ਓ.ਐਮ.ਆਰ ਸ਼ੀਟਾਂ ਵਿੱਚ ਭਰੀਆਂ ਗਈਆਂ ਡਿਟੇਲ (ਰੋਲ ਨੰਬਰ, ਟਰੇਡ ਕੋਡ, ਸਮੈਸਟਰ, ਪੇਪਰ, ਸੈਸ਼ਨ ਅਤੇ ਮਿਤੀ ਆਦਿ) ਸਹੀ ਤਰੀਕੇ ਚੈੱਕ ਕੀਤੀਆਂ ਗਈਆਂ ਹਨ ਅਤੇ ਸਹੀ ਪਾਈਆਂ ਗਈਆਂ ਹਨ ਅਤੇ ਜੇਕਰ ਕਿਸੇ ਸਿਖਿਆਰਥੀ ਦੀ ਓ.ਐਮ.ਆਰ ਗਲਤ ਭਰੇ ਹੋਣ ਕਾਰਨ ਰਿਜਲਟ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਦੀ ਸਮੁੱਚੀ ਜਿੰਮੇਵਾਰੀ ਸਬੰਧਤ ਸਟਾਫ ਮੈਂਬਰ ਦੀ ਹੀ ਠਹਿਰਾਈ ਜਾਵੇਗੀ।

17. ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਸੁਪਰਡੰਟ ਪ੍ਰੀਖਿਆ ਇੰਨਵੀਜੀਲੇਸ਼ਨ ਸਟਾਫ ਨੂੰ ਇਹ ਖਾਸ ਤੌਰ ਤੇ ਦੱਸੇਗਾ ਕਿ ਪ੍ਰੀਖਿਆ ਦੇ ਹਰ ਇੱਕ ਦਿਨ ਵਿਦਿਆਰਥੀਆਂ ਦੁਆਰਾ ਪੇਪਰ ਓ.ਐਮ.ਆਰ ਸ਼ੀਟ ਦੇ ਕਿਸ ਭਾਗ ਵਿੱਚ ਕੀਤਾ ਜਾਣਾ ਹੈ। ਇਸ ਉਪਰੰਤ ਡਿਪਟੀ ਸੁਪਰਡੰਟ/ਕੋਈ ਇੰਨਵੀਜੀਲੇਟਰ ਪ੍ਰੀਖਿਆ ਹਾਲ/ਕਮਰੇ ਵਿੱਚ ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਵਿਸ਼ੇਸ਼ ਤੌਰ ਤੇ ਬੋਲ ਕੇ ਦੱਸੇਗਾ ਕਿ ਪੇਪਰ ਓ.ਐਮ.ਆਰ ਸ਼ੀਟ ਦੇ ਕਿਸ ਭਾਗ ਵਿੱਚ ਕੀਤਾ ਜਾਣਾ ਹੈ। ਇਸ ਉਪਰੰਤ ਇੰਨਵੀਜੀਲੇਟਰ ਅਲਾਟ ਕੀਤੇ ਗਏ ਵਿਦਿਆਰਥੀਆਂ ਦੀਆਂ ਓ.ਐਮ.ਆਰ ਸ਼ੀਟਾਂ ਤੇ ਹਸਤਾਖਰ ਕਰਨ ਤੋਂ ਪਹਿਲਾਂ ਇਹ ਮੁੜ ਯਕੀਨੀ ਬਣਾਵੇਗਾ ਕਿ ਵਿਦਿਆਰਥੀਆਂ ਦੁਆਰਾ ਪੇਪਰ ਸਹੀ ਭਾਗ ਤੇ ਕੀਤਾ ਜਾ ਰਿਹਾ ਹੈ।


18. ਪ੍ਰੀਖਿਆ ਕੇਂਦਰ ਦੇ invigilator ਸਿਖਿਆਰਥੀਆਂ ਦੀਆਂ ਡਰਾਇੰਗ ਸ਼ੀਟਾਂ ਉਤੇ ਹਸਤਾਖਰ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਉਣਗੇ ਕਿ ਸਿਖਿਆਰਥੀਆਂ ਨੇ ਉਕਤ ਸ਼ੀਟਾਂ ਦੇ ਉਪਰ ਦਿੱਤੇ ਗਏ ਕਾਲਮਾਂ ਤੋਂ ਇਲਾਵਾ ਸਮੈਸਟਰ, ਟਰੇਡ ਦਾ ਨਾਂ ਅਤੇ ਪ੍ਰੀਖਿਆ ਮਿਤੀ ਜ਼ਰੂਰ ਅਤੇ ਸਹੀ ਭਰੀ ਹੋਵੇ।

19. ਪ੍ਰੀਖਿਆ ਕੇਂਦਰਾਂ ਦੁਆਰਾ ਸੀਟਿੰਗ ਪਲੈਨ ਦੀ ਇੱਕ ਕਾਪੀ ਪ੍ਰੀਖਿਆ ਕੇਂਦਰ ਦੇ ਗੇਟ ਤੇ ਵੀ ਲਗਾਈ ਜਾਵੇ ਅਤੇ ਇਸ ਤੋਂ ਇਲਾਵਾ ਸੀਟਿੰਗ ਪਲੈਨ ਦੀ ਕਾਪੀ ਪ੍ਰੀਖਿਆ ਕੇਂਦਰ ਦੁਆਰਾ ਆਪਣੇ ਰਿਕਾਰਡ ਵਿੱਚ ਸੰਭਾਲ ਕੇ ਰੱਖੀ ਜਾਵੇ ਤਾਂ ਜੋ ਬੋਰਡ ਦਫਤਰ ਦੀ ਮੰਗ ਅਨੁਸਾਰ ਮੁਹੱਈਆ ਕਰਵਾਈ ਜਾ ਸਕੇ।

ਉਪਰੋਕਤ ਦਰਸਾਈਆਂ ਹਦਾਇਤਾਂ ਦੀ ਪ੍ਰੀਖਿਆ ਕੇਂਦਰਾਂ ਦੇ ਪ੍ਰਿੰਸੀਪਲ ਅਤੇ ਸੁਪਰਡੰਟ ਦੁਆਰਾ ਇੰਨਬਿੰਨ ਪਾਲਣਾ ਕਰਨੀ/ਕਰਵਾਉਣੀ ਯਕੀਨੀ ਬਣਾਈ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਕੁਤਾਹੀ ਦੀ ਸੂਰਤ ਵਿੱਚ ਸਮੁੱਚੀ ਜਿੰਮੇਵਾਰੀ ਪ੍ਰੀਖਿਆ ਕੇਂਦਰ ਦੇ ਮੁੱਖੀ ਅਤੇ ਪ੍ਰੀਖਿਆ ਸੁਪਰਡੰਟ ਦੀ ਹੋਵੇਗੀ। ਉਪਰੋਕਤ ਹਦਾਇਤਾਂ ਦੀ ਕਿਸੇ ਵੀ ਪ੍ਰਕਾਰ ਦੀ ਉਲੰਘਣਾ ਦੀ ਸੂਰਤ ਵਿੱਚ ਜੇ ਕੋਈ ਵਿਦਿਆਰਥੀ ਦੁਆਰਾ ਕੋਰਟ ਕੇਸ ਕੀਤਾ ਜਾਂਦਾ ਹੈ ਤਾਂ ਸਮੁੱਚੀ ਜਿੰਮੇਵਾਰੀ ਸੰਸਥਾ ਦੇ ਪ੍ਰਿੰਸੀਪਲ ਦੀ ਠਹਿਰਾਈ ਜਾਵੇਗੀ।

ਨੋਟ:- ਸਮੂਹ ਪ੍ਰੀਖਿਆ ਕੇਂਦਰ/ਸੰਸਥਾਵਾਂ ਇਹ ਖਾਸ ਤੌਰ ਤੇ ਯਕੀਨੀ ਬਣਾਉਣਗੀਆਂ ਕਿ ਪ੍ਰੀਖਿਆ ਸਬੰਧੀ ਹਦਾਇਤਾਂ ਤੋਂ ਅਪਡੇਟ ਹੋਣ ਲਈ ਤੁਰੰਤ ਪ੍ਰਭਾਵ ਤੋਂ ਪੰਜਾਬ ਬੋਰਡ ਦੀ ਵੈਬਸਾਇਟ ([punjabteched.net](http://punjabteched.net) ਅਤੇ [punjabteched.com](http://punjabteched.com)) ਤੇ ਆਈ.ਟੀ.ਆਈ. ਸ਼ਾਖਾ ਸਬੰਧੀ ਲਿੰਕ ਅਧੀਨ announcement ਰੋਜਾਨਾ ਘੱਟੋ ਘੱਟ ਤਿੰਨ ਵਾਰ (ਸਵੇਰੇ 9 ਵਜੇ , ਦੁਪਹਿਰ 1 ਵਜੇ ਅਤੇ ਸ਼ਾਮ 5 ਵਜੇ) ਜ਼ਰੂਰ ਚੈਕ ਕਰਨ।

ਨੱਥੀ: ਉਪਰੋਕਤ ਅਨੁਸਾਰ

  
21.2.18

ਕੰਟਰੋਲਰ ਪ੍ਰੀਖਿਆਵਾਂ (ਆਈ.ਟੀ.ਆਈ.)

ਵਾਸਤੇ ਸਕੱਤਰ

ਉਪਰੋਕਤ ਦਾ ਉਤਾਰਾ ਹੇਠ ਲਿਖਿਆਂ ਨੂੰ ਸੂਚਨਾ/ਰਿਕਾਰਡ ਹਿਤ ਭੇਜਿਆ ਜਾਂਦਾ ਹੈ:

1. ਪੀ.ਏ/ਸਕੱਤਰ
2. ਐਡਮਿਨ ਅਫਸਰ
3. ਸਿਸਟਮ ਐਡਮਿਨਸਟਰੇਟਰ

ਕੰਟਰੋਲਰ ਪ੍ਰੀਖਿਆਵਾਂ (ਆਈ.ਟੀ.ਆਈ.)

ਵਾਸਤੇ ਸਕੱਤਰ

